

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ
ਵਣ ਭਵਨ, ਸੈਕਟਰ-68, ਐਸ.ਏ.ਐਸ. ਨਗਰ


ਜਨਤਕ ਨੋਟਿਸ

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸਤਿਹਾਰ ਨੰ. 07/2021-ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਦੀ ਸਿੱਧੀ ਭਰਤੀ ਲਈ ਲਿਖਤੀ ਪ੍ਰੀਖਿਆ ਮਿਤੀ 25.09.2022 ਲਈ ਜਾਣੀ ਹੈ। ਦਿਵਿਆਂਗਜਨ (Physical Handicapped) ਦੀ ਕੈਟਾਗਰੀ ਵਿੱਚ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਿਤੀ 25.09.2022 ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਵਿੱਚ ਸਿਰਫ ਉਨ੍ਹਾਂ ਉਮੀਦਵਾਰਾਂ ਨੂੰ ਹੀ Scribe ਲੈਣ ਦੀ ਆਗਿਆ ਦਿੱਤੀ ਜਾਵੇਗੀ, ਜਿਹੜੇ ਉਮੀਦਵਾਰ ਅਪਣੀ ਪ੍ਰਤੀ ਬੇਨਤੀ, Government of India, Ministry of Social Justice & Empowerment, Department of Empowerment of Persons with Disabilities (Divyangjan), F.No 34-02/2015-DD-III dated 29-Aug-2018 ਵਿੱਚ ਦਰਜ ਹਦਾਇਤਾਂ ਅਨੁਸਾਰ ਨਿਰਧਾਰਿਤ ਪ੍ਰੋਫਾਰਮੇ (Annexure-A) (ਸਮਰੱਥ ਅਧਿਕਾਰੀ ਵੱਲੋਂ ਜਾਰੀ ਕੀਤਾ ਸਰਟੀਫਿਕੇਟ) ਅਤੇ Annexure-B (Scribe ਦੀ ਵਿਦਿਅਕ ਯੋਗਤਾ ਸਬੰਧੀ Undertaking) ਅਤੇ Annexure- 'C' (ਦਸਤਾਵੇਜ਼ਾਂ ਦੀ ਸੂਚੀ) ਅਨੁਸਾਰ ਹਰ ਪੱਖੇ ਮੁਕੰਮਲ ਕਰਦੇ ਹੋਏ ਮਿਤੀ 23.09.2022 ਸਮਾਂ ਸ਼ਾਮ 5.00 ਵਜੇ ਤੱਕ ਬੋਰਡ ਦੇ ਦਫਤਰ ਵਿਖੇ ਦੱਸਤੀ ਪੇਸ਼ ਕਰਗੇ। ਇਸ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਪ੍ਰਤੀਬੇਨਤੀਆਂ ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਪ੍ਰੀਖਿਆ ਕੇਂਦਰ ਵਿੱਚ ਸਿੱਧੇ ਤੌਰ ਤੇ Scribe ਦੀ ਮੰਗ ਕਰਨ ਵਾਲੇ ਉਮੀਦਵਾਰਾਂ ਨੂੰ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਜਾਵੇਗੀ।

ਉਕਤ ਤੋਂ ਇਲਾਵਾ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ Scribe ਲੈਣ ਸਬੰਧੀ ਪ੍ਰਤੀ ਬੇਨਤੀ ਵਿੱਚ ਦਰਜ ਤੱਥ ਅਤੇ ਨਾਲ ਨੱਥੀ ਦਸਤਾਵੇਜ਼ਾਂ ਵਿਚੋਂ ਜੇਕਰ ਕੋਈ ਤੱਥ/ ਦਸਤਾਵੇਜ਼ ਕਿਸੇ ਵੀ ਸਟੇਜ ਤੇ ਗਲਤ ਪਾਇਆ ਜਾਂਦਾ ਹੈ ਤਾਂ ਉਮੀਦਵਾਰ ਦੀ ਪਾਤਰਤਾ ਰੱਦ ਕਰਦੇ ਹੋਏ ਦੋਵੇਂ ਵਿਅਕਤੀਆਂ (ਉਮੀਦਵਾਰ ਅਤੇ Scribe) ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।

ਮਿਤੀ: 21.09.2022

ਸਥਾਨ: ਐਸ.ਏ.ਐਸ. ਨਗਰ।



ਸਹਾਇਕ ਡਾਇਰੈਕਟਰ

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ।

gps

Certificate regarding physical limitation in an examinee to write

This is to certify that, I have examined Mr/Ms/Mrs -----
----- (name of the candidate with disability), a person with -----
----- (nature and percentage of disability as mentioned in the certificate of disability),
S/o/D/o ----- a resident of -----
(Village/ District/State)-----
and to state that he/she has physical limitation which hampers his/her writing
capabilities owing to his/her disability.

Signature
Chief Medical Officer/ Civil Surgeon/ Medical
Superintendent of a Government Health Care Institution

Name & Designation.
Name of Government Hospital/ Health Care Centre with Seal

Place:
Date:

Note: Certificate should be given by a specialist of the relevant stream/ disability (eg, Visual impairment - Ophthalmologist, Locomotor disability - Prthopaedic specialist/ PMR).

Letter of Undertaking for Using Own Scribe

I----- a candidate with ----- (name of the disability) appearing for the examination bearing Roll No.----- at----- (name of the centre) in the District _____ (name of the State). -----

My qualification is -----.

I do hereby state that ----- {name of the scribe} will provide the service of scribe/ reader for the undersigned for taking the aforesaid examination.

I do hereby undertake that his qualification is ----- . In case, subsequently it is found that his qualification is not as declared by the undersigned and is beyond my qualification, I shall forfeit my right to the post and claims relating thereto.

(Signature of the candidate with Disability)

Place:

Date:

ਉਮੀਦਵਾਰ ਵੱਲੋਂ ਆਪਣੀ ਪ੍ਰਤੀ ਬੇਨਤੀ ਨਾਲ ਨੱਥੀ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਸੂਚੀ

1. Scribe ਲੈਣ ਸਬੰਧੀ ਪ੍ਰਤੀ ਬੇਨਤੀ।
2. Annexure-A ਅਨੁਸਾਰ ਸਮਰੱਥ ਅਧਿਕਾਰੀ ਵੱਲੋਂ ਜਾਰੀ ਕੀਤਾ ਹੋਇਆ ਸਰਟੀਫਿਕੇਟ ।
3. ਸਮਰੱਥ ਅਧਿਕਾਰੀ ਵੱਲੋਂ ਜਾਰੀ ਕੀਤਾ ਹੋਇਆ Disability Certificate.
4. Annexure-B ਅਨੁਸਾਰ ਉਮੀਦਵਾਰ ਵੱਲੋਂ Undertaking.
5. Scribe ਦੀ ਜਨਮ ਮਿਤੀ ਅਤੇ ਸਬੂਤ ਵਜੋਂ ਮੈਟਰਿਕ ਦੇ ਸਰਟੀਫਿਕੇਟ ਦੀ ਕਾਪੀ।
6. Scribe ਦੀ ਵਿਦਿਅਕ ਯੋਗਤਾ ਦੇ ਸਬੂਤ ਵਜੋਂ ਆਖਰੀ ਪ੍ਰਾਪਤ ਕੀਤੀ ਵਿਦਿਅਕ ਯੋਗਤਾ ਸੰਬੰਧੀ ਦਸਤਾਵੇਜ਼।
7. Scribe ਦਾ ਸਨਾਖਤੀ ਸਬੂਤ ਵਜੋਂ ਅਧਾਰ ਕਾਰਡ/ਪੈਨ ਕਾਰਡ/ਡਰਾਇਵਿੰਗ ਲਾਇਸੰਸ ਆਦਿ ਵਿਚੋਂ ਕਿਸੇ ਇਕ ਦੀ ਕਾਪੀ ।
8. ਉਮੀਦਵਾਰ ਵੱਲੋਂ ਅਸਾਮੀ ਲਈ ਅਪਲਾਈ ਕੀਤੇ ਐਪਲੀਕੇਸ਼ਨ ਫਾਰਮ ਦੀ ਕਾਪੀ।

ਨੋਟ:- Scribe ਲੈਣ ਸੰਬੰਧੀ ਪ੍ਰਤੀਬੇਨਤੀ ਵਿੱਚ ਦਰਜ ਤੱਥ ਅਤੇ ਨਾਲ ਨੱਥੀ ਦਸਤਾਵੇਜ਼ਾਂ ਵਿਚੋਂ ਜੇਕਰ ਕੋਈ ਤੱਥ/ ਦਸਤਾਵੇਜ਼ ਕਿਸੇ ਵੀ ਸਟੇਜ ਤੇ ਗਲਤ ਪਾਇਆ ਜਾਂਦਾ ਹੈ ਤਾਂ ਉਮੀਦਵਾਰ ਦੀ ਪਾਤਰਤਾ ਰੱਦ ਕਰਦੇ ਹੋਏ ਦੇਵੇ ਵਿਅਕਤੀਆਂ (ਉਮੀਦਵਾਰ ਅਤੇ Scribe) ਵਿਰੁੱਧ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਜਾਵੇਗੀ।